

ਪ੍ਰਭਾਤੀ ਮਹਲਾ ੩ ॥

Prabhaatee, Third Mehl:

ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ ਆਪੇ ਲੈਹੁ ਮਿਲਾਈ ॥

I am unworthy; please forgive me and bless me, O my Lord and Master, and unite me with Yourself.

ਤੂ ਬਿਅੰਤੁ ਤੇਰਾ ਅੰਤੁ ਨ ਪਾਇਆ ਸਬਦੇ ਦੇਹੁ ਬੁਝਾਈ ॥੧॥

You are Endless; no one can find Your limits. Through the Word of Your Shabad, You bestow understanding. ||1||

ਹਰਿ ਜੀਉ ਤੁਧੁ ਵਿਟਹੁ ਬਲਿ ਜਾਈ ॥

O Dear Lord, I am a sacrifice to You.

ਤਨੁ ਮਨੁ ਅਰਪੀ ਤੁਧੁ ਆਗੈ ਰਾਖਉ ਸਦਾ ਰਹਾਂ ਸਰਣਾਈ ॥੧॥ ਰਹਾਉ ॥

I dedicate my mind and body and place them in offering before You; I shall remain in Your Sanctuary forever. ||1||Pause||

ਆਪਣੇ ਭਾਣੇ ਵਿਚਿ ਸਦਾ ਰਖੁ ਸੁਆਮੀ ਹਰਿ ਨਾਮੋ ਦੇਹਿ ਵਡਿਆਈ ॥

Please keep me forever under Your Will, O my Lord and Master; please bless me with the Glorious Greatness of Your Name.

ਪੂਰੇ ਗੁਰ ਤੇ ਭਾਣਾ ਜਾਪੈ ਅਨਦਿਨੁ ਸਹਜਿ ਸਮਾਈ ॥੨॥

Through the Perfect Guru, God's Will is revealed; night and day, remain absorbed in peace and poise. ||2||

ਤੇਰੈ ਭਾਣੈ ਭਗਤਿ ਜੇ ਤੁਧੁ ਭਾਵੈ ਆਪੇ ਬਖਸਿ ਮਿਲਾਈ ॥

Those devotees who accept Your Will are pleasing to You, Lord; You Yourself forgive them, and unite them with Yourself.

ਤੇਰੈ ਭਾਣੈ ਸਦਾ ਸੁਖੁ ਪਾਇਆ ਗੁਰਿ ਤ੍ਰਿਸਨਾ ਅਗਨਿ ਬੁਝਾਈ ॥੩॥

Accepting Your Will, I have found everlasting peace; the Guru has extinguished the fire of desire. ||3||

ਜੇ ਤੂ ਕਰਹਿ ਸੁ ਹੋਵੈ ਕਰਤੇ ਅਵਰੁ ਨ ਕਰਣਾ ਜਾਈ ॥

Whatever You do comes to pass, O Creator; nothing else can be done.

ਨਾਨਕ ਨਾਵੈ ਜੇਵਡੁ ਅਵਰੁ ਨ ਦਾਤਾ ਪੂਰੇ ਗੁਰ ਤੇ ਪਾਈ ॥੪॥੨॥

O Nanak, nothing is as great as the Blessing of the Name; it is obtained through the Perfect Guru. ||4||2||